

13 ਫਰਵਰੀ, 2019

ਬ੍ਰੈਂਪਟਨ ਵਿੱਚ ਫੈਮਿਲੀ ਡੇ 2019

ਬ੍ਰੈਂਪਟਨ, ਓਨਟਾਰੀਓ – ਫੈਮਿਲੀ ਡੇ (Family Day) ਸਾਡੇ ਭਾਈਚਾਰੇ ਵਿੱਚ ਪਰਿਵਾਰਾਂ ਦੇ ਮਹੱਤਵ ਦਾ ਜਸ਼ਨ ਮਨਾਉਂਦਾ ਹੈ। ਨਿਵਾਸੀਆਂ ਨੂੰ ਆਪਣੇ ਪਿਆਰਿਆਂ ਨਾਲ ਸਮਾਂ ਬਿਤਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ!

ਇਸ ਸਾਲ, ਫੈਮਿਲੀ ਡੇ ਸੋਮਵਾਰ, 18 ਫਰਵਰੀ, 2019 ਨੂੰ ਮਨਾਇਆ ਜਾਏਗਾ ਅਤੇ ਇਸਦੇ ਨਤੀਜੇ ਵਜੋਂ, ਕਈ ਸਿਟੀ ਸੇਵਾਵਾਂ ਉਪਲਬਧ ਨਹੀਂ ਰਹਿਣਗੀਆਂ ਜਾਂ ਘਟਾਏ ਗਏ ਸੇਵਾ ਪੱਧਰਾਂ ਦੇ ਹੇਠ ਕੰਮ ਕਰਨਗੀਆਂ।

ਫੈਮਿਲੀ ਡੇ ਦੇ ਮੌਕੇ ਤੇ ਬ੍ਰੈਂਪਟਨ ਸਿਟੀ ਹਾਲ (City Hall) ਬੰਦ ਰਹੇਗਾ। ਨਿਵਾਸੀ ਇਸ ਸਮੇਂ ਦੌਰਾਨ ਵਿਅਕਤੀਗਤ ਤੌਰ ਤੇ ਵਿਆਹ ਦੇ ਲਾਇਸੈਂਸਾਂ ਲਈ ਦਰਖਾਸਤ ਨਹੀਂ ਦੇ ਸਕਣਗੇ, ਸਿਵਲ ਵੈਡਿੰਗ ਸਮਾਰੋਹਾਂ ਲਈ ਬੁਕਿੰਗ ਨਹੀਂ ਕਰ ਸਕਣਗੇ, ਪਾਰਕਿੰਗ ਦੇ ਜੁਰਮਾਨੇ ਨਹੀਂ ਦੇ ਸਕਣਗੇ ਜਾਂ ਪਰਮਿਟ ਨਵਿਆਉਣ ਲਈ ਜਾਂ ਲੈਣ ਲਈ ਦਰਖਾਸਤ ਨਹੀਂ ਦੇ ਸਕਣਗੇ।

ਕਈ ਸੇਵਾਵਾਂ ਸਧਾਰਨ ਢੰਗ ਨਾਲ ਕੰਮ ਕਰਨਾ ਜਾਰੀ ਰੱਖਣਗੀਆਂ, ਜਿਹਨਾਂ ਵਿੱਚ ਸ਼ਾਮਲ ਹਨ, ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ (Fire and Emergency Services) ਅਤੇ ਸਿਟੀ ਆਫ ਬ੍ਰੈਂਪਟਨ ਬਾਇ-ਲਾਅ ਐਨਫੋਰਸਮੈਂਟ (City of Brampton By-law Enforcement)।

ਫੈਮਿਲੀ ਡੇ ਦੀਆਂ ਗਤੀਵਿਧੀਆਂ ਦੀ ਪੂਰੀ ਸੂਚੀ ਲਈ, ਕਿਰਪਾ ਕਰਕੇ 311 ਤੇ ਕਾਲ ਕਰੋ ਜਾਂ www.brampton.ca ਤੇ ਜਾਓ।

ਬ੍ਰੈਂਪਟਨ ਟ੍ਰਾਂਜ਼ਿਟ

ਬ੍ਰੈਂਪਟਨ ਟ੍ਰਾਂਜ਼ਿਟ ਸੋਮਵਾਰ, 18 ਫਰਵਰੀ ਨੂੰ ਐਤਵਾਰ/ਛੁੱਟੀ ਵਾਲੀ ਸੇਵਾ ਮੁਹੱਈਆ ਕਰੇਗਾ। ਸਾਡੇ ਟਰਮੀਨਲਾਂ ਤੇ ਗਾਹਕ ਸੇਵਾ ਕਾਊਂਟਰ ਬੰਦ ਰਹਿਣਗੇ।

ਰੂਟ ਅਤੇ ਕਾਰਜਕਰਮ ਬਾਰੇ ਜਾਣਕਾਰੀ ਲਈ, 905.874.2999 ਤੇ ਕਾਲ ਕਰੋ ਜਾਂ www.bramptontransit.com ਤੇ ਜਾਓ ਅਤੇ ਰੀਅਲ-ਟਾਈਮ ਵਿੱਚ ਅਗਲੀ ਬਸ ਬਾਰੇ ਜਾਣਕਾਰੀ ਲਈ, ਕਿਸੇ ਸਮਾਰਟਫੋਨ ਜਾਂ ਕਿਸੇ ਹੋਰ ਮੋਬਾਈਲ ਡਿਵਾਈਸ ਦੇ ਰਾਹੀਂ nextride.brampton.ca ਤੇ ਜਾਓ। ਸਫਰ ਦੀ ਯੋਜਨਾ ਵਾਲੇ ਹੋਰ ਟੂਲਸ ਲਈ, www.triplinx.ca ਤੇ ਜਾਂ ਗੂਗਲ ਮੈਪਸ (Google Maps) ਤੇ ਜਾਓ।

ਬ੍ਰੈਂਪਟਨ ਰੇਕ੍ਰੀਏਸ਼ਨ

ਸੋਮਵਾਰ, 18 ਫਰਵਰੀ ਨੂੰ, ਪੂਰੇ ਸ਼ਹਿਰ ਦੇ ਰੇਕ੍ਰੀਏਸ਼ਨ ਸੈਂਟਰ ਮਜ਼ੇਦਾਰ ਪ੍ਰੋਗਰਾਮ ਪੇਸ਼ ਕਰਨਗੇ, ਜਿਹਨਾਂ ਦਾ ਪੂਰਾ ਪਰਿਵਾਰ ਆਨੰਦ ਮਾਣ ਸਕਦਾ ਹੈ। ਨਿਵਾਸੀਆਂ ਨੂੰ ਕਾਰਨੀਵਲ ਗੇਮਾਂ, ਗੇ ਜਿਓਕੈਰਿੰਗ, ਸਨੋਸ਼ੂ, ਸਕੇਟਿੰਗ ਕਰਨ ਅਤੇ ਹੋਰ ਬਹੁਤ ਕਿਸਮ ਦੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਸੱਦਾ ਦਿੱਤਾ ਜਾਂਦਾ ਹੈ।

ਚਿੰਗਕੂਜ਼ੀ ਪਾਰਕ (Chinguacousy Park), ਗੋਰ ਮੇਡੋਜ਼ ਕਮਿਊਨਿਟੀ ਸੈਂਟਰ (Gore Meadows Community Centre), ਅਤੇ ਗੇਜ ਪਾਰਕ (Gage Park) ਪਰਿਵਾਰ-ਅਨੁਕੂਲਿਤ ਕਈ ਗਤੀਵਿਧੀਆਂ ਦਾ ਆਯੋਜਨ ਕਰਨਗੇ। ਫੈਮਿਲੀ ਡੇ ਦੇ ਇਹ ਕਾਰਜਕਰਮ ਇੱਕ ਦਿਨ ਲਈ ਸਕੀਇੰਗ/ਸਨੋਬੋਰਡ ਕਲਾਸਾਂ, ਟਿਊਬਿੰਗ, ਫਾਇਰ ਪਿਟ, ਕੁਕੀ ਸਜਾਉਣ ਜਿਹੀਆਂ ਗਤੀਵਿਧੀਆਂ ਪੇਸ਼ ਕਰਨਗੇ।

ਬ੍ਰੈਂਪਟਨ ਵਿੱਚ ਭਾਈਚਾਰਕ ਕੇਂਦਰਾਂ ਅਤੇ ਪਾਰਕਾਂ ਵਿੱਚ ਪੇਸ਼ ਕੀਤੀਆਂ ਜਾਣ ਵਾਲੀਆਂ ਫੈਮਿਲੀ ਡੇ ਦੀਆਂ ਗਤੀਵਿਧੀਆਂ ਦੀ ਪੂਰੀ ਸੂਚੀ ਲਈ, [ਇੱਥੇ ਕਲਿੱਕ ਕਰੋ \(click here\)](#)। ਫੀਸਾਂ ਲਾਗੂ ਹੋ ਸਕਦੀਆਂ ਹਨ।

ਬ੍ਰੈਂਪਟਨ ਵਿੱਚ ਰੇਕ੍ਰੀਏਸ਼ਨ ਸੈਂਟਰਾਂ ਵਿੱਚ ਫੈਮਿਲੀ ਡੇ ਦੀ ਛੁੱਟੀ ਦੇ ਸੰਚਾਲਨ ਘੰਟੇ [ਇੱਥੇ ਦੇਖੋ \(found here\)](#) ਜਾ ਸਕਦੇ ਹਨ।

ਬ੍ਰੈਂਪਟਨ ਐਨੀਮਲ ਸਰਵਿਸਿਜ਼

ਬ੍ਰੈਂਪਟਨ ਐਨੀਮਲ ਸ਼ੈਲਟਰ (Brampton Animal Shelter) ਸੋਮਵਾਰ, 18 ਫਰਵਰੀ ਨੂੰ ਬੰਦ ਰਹੇਗਾ। ਬ੍ਰੈਂਪਟਨ ਐਨੀਮਲ ਸਰਵਿਸਿਜ਼ ਬਾਰੇ ਹੋਰ ਜਾਣਕਾਰੀ ਲਈ, [ਇੱਥੇ ਕਲਿੱਕ ਕਰੋ \(click here\)](#)।

ਬ੍ਰੈਂਪਟਨ ਲਾਇਬ੍ਰੇਰੀ

ਬ੍ਰੈਂਪਟਨ ਲਾਇਬ੍ਰੇਰੀ ਦੀਆਂ ਸਾਰੀਆਂ ਬ੍ਰਾਂਚਾਂ ਸੋਮਵਾਰ, 18 ਫਰਵਰੀ ਨੂੰ ਬੰਦ ਰਹਿਣਗੀਆਂ। ਤੁਹਾਡੇ ਫੈਮਿਲੀ ਡੇ ਦੇ ਹਿੱਸੇ ਵਜੋਂ, ਸਟ੍ਰੀਮਿੰਗ ਮੂਵੀਜ਼ ਅਤੇ ਮਿਊਜ਼ਿਕ ਅਜਮਾਓ, ਜਾਂ ਈਬੁੱਕ (eBook) ਪੜ੍ਹੋ! ਸਾਡੇ ਡਿਜੀਟਲ ਉਤਪਾਦਾਂ, ਪ੍ਰੋਗਰਾਮਾਂ ਅਤੇ ਸੇਵਾਵਾਂ ਬਾਰੇ ਹੋਰ ਜਾਣਕਾਰੀ ਲਈ, www.bramptonlibrary.ca ਤੇ ਜਾਓ ਜਾਂ 905.793.4636 ਤੇ ਫੋਨ ਕਰੋ।

-30-

ਮੀਡੀਆ ਸੰਪਰਕ

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟੇਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਂਪਟਨ

905-874-3426 | Monika.Duggal@brampton.ca